

ਦਫਤਰ ਜਿਲ੍ਹਾ ਸਿੱਖਿਆ ਅਫਸਰ (ਐ:ਸਿ:)-ਕਮ-ਜਿਲ੍ਹਾ ਪ੍ਰੋਜੈਕਟ ਡਾਇਰੈਕਟਰ, ਸਰਵ ਸਿੱਖਿਆ  
ਅਭਿਆਨ, ਸੈਕਟਰ-54, ਫੇਜ਼-2, ਸਾਹਿਬਜ਼ਾਦਾ ਅਜੀਤ ਸਿੰਘ ਨਗਰ।

ਫੋਨ ਨੰ: 0172-2219100

ਈ-ਮੇਲ:- [deossamohali1@gmail.com](mailto:deossamohali1@gmail.com)

## ਅੰਤਕਾ ਫਾਰਮ-II

ਵੱਲ:

ਮੈਨੇਜਰ/ਚੇਅਰਪਰਸਨ/ਸਕੱਤਰ  
ਅਕਾਲ ਅਕੈਡਮੀ  
ਮਨੌਲੀ ਸੂਰਤ, ਸ.ਅ.ਸ ਨਗਰ।

ਪੱਤਰ ਨੰ.: ਆਰ.ਟੀ.ਈ./ਮਾਨਤਾ/2016/068/297

ਮਿਤੀ: 24/10/2016

ਵਿਸ਼ਾ:

“ਬੱਚਿਆਂ ਦਾ ਮੁਫਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਐਕਟ-2009’ ਦੀ ਧਾਰਾ  
18 ਦੇ ਮੰਤਵ ਲਈ” ਪੰਜਾਬ ਬੱਚਿਆਂ ਦਾ ਮੁਫਤ ਅਤੇ ਲਾਜ਼ਮੀ-ਸਿੱਖਿਆ ਦਾ  
ਅਧਿਕਾਰ ਨਿਯਮ 2011’ ਦੇ ਨਿਯਮ 11 ਦੇ ਉਪ ਨਿਯਮ (4) ਅਧੀਨ ਆਪ ਜੀ ਦੇ  
ਸਕੂਲ ਨੂੰ ਮਾਨਤਾ ਪੱਤਰ।

ਸ਼੍ਰੀਮਾਨ/ਸ਼੍ਰੀਮਤੀ ਜੀ,

ਆਪ ਜੀ ਦੀ ਪ੍ਰਤੀਬੇਨਤੀ ਅਤੇ ਆਪ ਵਲੋਂ ਦਿੱਤੀ ਗਈ ਸਵੈ-ਘੋਸ਼ਨਾ ਦੇ ਆਧਾਰ ਤੇ  
ਮੈਂ ਅਕਾਲ ਅਕੈਡਮੀ, ਮਨੌਲੀ ਸੂਰਤ, ਸ.ਅ.ਸ ਨਗਰ ਨੂੰ ਜਮਾਤ ਪਹਿਲੀ ਤੋਂ ਜਮਾਤ ਅੱਠਵੀਂ ਤੱਕ  
ਮਾਨਤਾ ਭੇਜਦਾ ਹਾਂ।

ਉਪਰੋਕਤ ਮਾਨਤਾ ਹੇਠ ਦਿੱਤੀਆਂ ਸ਼ਰਤਾਂ ਦੇ ਆਧਾਰ ਤੇ ਹੈ ਕਿ :-

- 1) ਸਕੂਲ ਪ੍ਰਬੰਧਨ ਦੀ ਇਹ ਨਿੱਜੀ ਜ਼ਿੰਮੇਵਾਰੀ ਹੋਵੇਗੀ ਕਿ ਮਿਆਦ ਅਨੁਸਾਰ ਸਕੂਲ ਦਾ  
ਬਿਲਡਿੰਗ ਸੇਫਟੀ ਸਰਟੀਫਿਕੇਟ ਅਤੇ ਫਾਇਰ ਸੇਫਟੀ ਸਰਟੀਫਿਕੇਟ ਇਸ ਦਫਤਰ  
ਵਿਖੇ ਜਮ੍ਹਾਂ ਕਰਵਾਇਆ ਜਾਵੇ। ਅਣਗਹਿਲੀ ਦੀ ਸੂਰਤ ਵਿੱਚ ਆਪ ਦੇ ਸਕੂਲ ਦੀ  
ਮਾਨਤਾ ਰੱਦ ਕਰਨ ਦੀ ਪ੍ਰਕਿਰਿਆ ਆਰੰਭੀ ਜਾਵੇਗੀ।
- 2) ਮਾਨਤਾ ਦੀ ਪ੍ਰਵਾਨਗੀ ਵਾਧੇ ਯੋਗ ਨਹੀਂ ਹੈ ਅਤੇ ਕਿਸੇ ਵੀ ਹਾਲਤ ਵਿੱਚ ਅੱਠਵੀਂ ਜਮਾਤ  
ਤੋਂ ਅੱਗੇ ਦੀ ਮਾਨਤਾ / ਐਫੀਲੀਏਸ਼ਨ ਤੇ ਲਾਗੂ ਨਹੀਂ ਹੁੰਦੀ।
- 3) ਉਕਤ ਮਾਨਤਾ ਆਪ ਦੁਆਰਾ ਦਿੱਤੀ ਗਈ ਸਵੈ ਘੋਸ਼ਨਾ ਦੇ ਆਧਾਰ ਤੇ ਹੈ ਜੇਕਰ ਸਵੈ  
ਘੋਸ਼ਨਾ ਵਿੱਚ ਦਰਜ ਮੱਦਾਂ ਵਿਚੋਂ ਕੋਈ ਮੱਦ ਗਲਤ ਜਾਂ ਝੂਠੀ ਪਾਈ ਜਾਂਦੀ ਹੈ ਤਾਂ ਇਹ  
ਮਾਨਤਾ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

Manager

Akal Academy Manoli Surat

SAS Nagar Mohali (PB)

Headmistress

AKAL ACADEMY

Manoli Surat (Mohali)

3 ਦਾ 1

- ੲ) ਮੁੱਢਲੀ ਸਿੱਖਿਆ ਪੂਰੀ ਹੋਣ ਤੱਕ ਬੱਚੇ ਨੂੰ ਬੋਰਡ ਦੀ ਕੋਈ ਵੀ ਪ੍ਰੀਖਿਆ ਪਾਸ ਕਰਨ ਦੀ ਲੋੜ ਨਹੀਂ ਹੋਵੇਗੀ।
- ਸ) ਮੁੱਢਲੀ ਸਿੱਖਿਆ ਸੰਪੂਰਨ ਕਰਨ ਵਾਲੇ ਹਰ ਬੱਚੇ ਨੂੰ ਨਿਯਮ 21 ਅਨੁਸਾਰ ਇੱਕ ਪ੍ਰਮਾਣ-ਪੱਤਰ ਪ੍ਰਦਾਨ ਕੀਤਾ ਜਾਵੇਗਾ।
- ਹ) ਐਕਟ ਦੇ ਉਪਬੰਧਾਂ ਅਨੁਸਾਰ ਅਪੰਗ/ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਮੂਲੀਅਤ ਕੀਤੀ ਜਾਵੇਗੀ।
- ਕ) ਐਕਟ ਦੀ ਧਾਰਾ 23 ਦੇ ਉਪਨਿਯਮ (1) ਅਨੁਸਾਰ ਘੱਟੋ-ਘੱਟ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਅਧਿਆਪਕ ਹੀ ਨਿਯੁਕਤ ਕੀਤੇ ਜਾਣਗੇ।
- ਖ) ਅਧਿਆਪਕ ਆਪਣੇ ਆਪ ਨੂੰ ਕਿਸੇ ਵੀ ਪ੍ਰਾਈਵੇਟ ਅਧਿਆਪਣ ਕਿਰਿਆ ਵਿੱਚ ਮਸ਼ਰੂਫ਼ ਨਹੀਂ ਕਰਨਗੇ।

- 13) ਸਕੂਲ ਉਚਿਤ ਅਥਾਰਟੀ ਦੁਆਰਾ ਨਿਰਧਾਰਿਤ ਵਿਸ਼ਿਆਂ ਦੇ ਅਧਾਰ ਤੇ ਪਾਠਕ੍ਰਮ ਨੂੰ ਅਪਨਾਏਗਾ।
- 14) ਸਕੂਲ ਐਕਟ ਦੀ ਧਾਰਾ 19 ਅਧੀਨ ਦਰਸਾਈਆਂ ਸ਼ਰਤਾਂ ਅਤੇ ਮਿਆਰਾਂ ਦੀ ਪਾਲਣਾ ਕਰੇਗਾ।
- 15) ਸਕੂਲ ਦੇ ਇਸ ਨਾਂ ਤੇ ਸਕੂਲ ਦੀ ਇਮਾਰਤ ਦੇ ਅੰਦਰ ਜਾਂ ਬਾਹਰ ਕੋਈ ਗੈਰ-ਮਾਨਤਾ ਪ੍ਰਾਪਤ ਜਮਾਤਾਂ ਨਹੀਂ ਚਲਾਈਆਂ ਜਾਣਗੀਆਂ।
- 16) ਸਕੂਲ-ਭਵਨ ਜਾਂ ਹੋਰ ਢਾਂਚਾ ਜਾਂ ਮੈਦਾਨ ਸਿਰਫ਼ ਪੜ੍ਹਾਈ ਅਤੇ ਯੋਗਤਾ-ਵਿਕਾਸ ਲਈ ਵਰਤਿਆ ਜਾਵੇਗਾ।
- 17) ਸਕੂਲ ਸਮੇਂ-ਸਮੇਂ ਤੇ ਡਾਇਰੈਕਟਰ-ਸਕੂਲ ਐਜੂਕੇਸ਼ਨ ਜਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਲੋੜੀਂਦੀ ਸੂਚਨਾ ਅਤੇ ਜਾਣਕਾਰੀ ਉਪਲਬਧ ਕਰਵਾਏਗਾ ਅਤੇ ਰਾਜ ਸਰਕਾਰ ਸਥਾਨਕ ਅਥਾਰਟੀ ਵੱਲੋਂ ਸਕੂਲ ਦੀ ਮਾਨਤਾ ਨੂੰ ਬਣਾਏ ਰੱਖਣ ਲਈ ਲੋੜੀਂਦੀਆਂ ਸ਼ਰਤਾਂ ਜਾਂ ਸਕੂਲ ਸੰਚਾਲਣ ਦੀਆਂ ਕਮੀਆਂ ਨੂੰ ਦੂਰ ਕਰਨ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰੇਗਾ।
- 18) ਆਪ ਜੀ ਦੇ ਸਕੂਲ ਨੂੰ ਪ੍ਰਦਾਨ ਕੀਤਾ ਮਾਨਤਾ ਕੋਡ ਨੰਬਰ ਆਰ.ਟੀ.ਈ.(ਮਾਨਤਾ)-ਆਰ.ਟੀ.ਈ/-2016/068/217 (ਇਹ ਕੋਡ ਨੋਟ ਕਰ ਲਿਆ ਜਾਵੇ ਅਤੇ ਭਵਿੱਖ ਵਿੱਚ ਇਸ ਓਫ਼ਤਰ ਨਾਲ ਹੋਣ ਵਾਲੇ ਕਿਸੇ ਵੀ ਪੱਤਰ-ਵਿਹਾਰ ਲਈ ਵਰਤਿਆ ਜਾਵੇ)।

*Signature*  
ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ.)  
ਸਾਹਿਬਜ਼ਾਦਾ ਅਜੀਤ ਸਿੰਘ ਨਗਰ।



4) ਸਕੂਲ "ਸੁਸਾਇਟੀ ਰਜਿਸਟਰੇਸ਼ਨ ਐਕਟ, 1860 (ਐਕਟ ਨੰਬਰ 21, 1960) ਅਧੀਨ ਰਜਿਸਟਰ ਕੀਤੀ ਸੁਸਾਇਟੀ ਦੁਆਰਾ ਜਾਂ ਸਮੇਂ-ਸਮੇਂ 'ਤੇ ਲਾਗੂ ਕਿਸੇ ਕਾਨੂੰਨ ਅਧੀਨ ਸਥਾਪਿਤ ਟਰਸਟ ਦੁਆਰਾ ਚਲਾਇਆ ਜਾ ਰਿਹਾ ਹੈ।

5) ਸੋਸਾਇਟੀ ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਜੇ ਜ਼ਰੂਰੀ ਹੋਵੇ, ਯਕੀਨੀ ਬਣਾਇਆ ਜਾਵੇਗਾ।

6) ਸਕੂਲ ਕਿਸੇ ਵਿਅਕਤੀ, ਸਮੂਹ ਜਾਂ ਵਿਅਕਤੀ-ਸਮੂਹਾਂ ਜਾਂ ਕਿਸੇ ਹੋਰ ਦੇ ਨਿੱਜੀ ਲਾਭ ਲਈ ਨਹੀਂ ਚਲਾਇਆ ਜਾ ਰਿਹਾ ਹੈ।

7) ਸਕੂਲ ਦਾ ਲੇਖਾ ਕਿਸੇ ਚਾਰਟਰਡ-ਲੇਖਾਕਾਰ ਦੁਆਰਾ ਆਡਿਟ ਅਤੇ ਪ੍ਰਮਾਣਿਤ ਕੀਤਾ ਅਤੇ ਨਿਯਮਾਂ ਅਨੁਸਾਰ ਲੇਖਿਆਂ ਦੀਆਂ ਉਚਿਤ ਸਟੇਟਮੈਂਟਾਂ ਤਿਆਰ ਕੀਤੀਆਂ ਜਾਣਗੀਆਂ।

8) ਸਕੂਲ ਪਹਿਲੀ ਜਮਾਤ ਵਿੱਚ ਜਮਾਤ ਦੀ ਕੁਲ ਸੰਖਿਆ ਦਾ 25%, ਗੁਆਂਢ ਦੇ ਕਮਜ਼ੋਰ ਤਬਕੇ ਅਤੇ ਸੁਵਿਧਾ ਰਹਿਤ ਗਰੁੱਪ ਨਾਲ ਸੰਬੰਧਿਤ ਬੱਚਿਆਂ ਨੂੰ ਦਾਖਲ ਕਰੇਗਾ ਅਤੇ ਮੁਢਲੇ ਅਤੇ ਲਾਜ਼ਮੀ ਸਿੱਖਿਆ, ਇਸ ਦੇ ਪੂਰੀ ਹੋਣ ਤੱਕ ਪ੍ਰਦਾਨ ਕਰੇਗਾ। ਜੇ ਸਕੂਲ ਪ੍ਰੀ-ਪ੍ਰਾਇਮਰੀ ਸਿੱਖਿਆ ਪ੍ਰਦਾਨ ਕਰਦਾ ਹੈ, ਇਹੀ ਸ਼ਰਤਾਂ ਲਾਗੂ ਹੋਣਗੀਆਂ।

9) ਪੈਰਾ 7 ਵਿੱਚ ਦਰਸਾਏ ਗਏ ਬੱਚਿਆਂ ਲਈ, ਐਕਟ ਦੀ ਧਾਰਾ 12 ਦੇ ਉਪਬੰਧ 2 ਅਨੁਸਾਰ ਸਕੂਲ ਨੂੰ ਖਰਚੇ ਦੀ ਪ੍ਰਤੀਪੂਰਤੀ ਕੀਤੀ ਜਾਵੇਗੀ। ਇਹ ਪ੍ਰਤੀਪੂਰਤੀ ਪ੍ਰਾਪਤ ਕਰਨ ਲਈ ਸਕੂਲ ਨੂੰ ਵੱਖਰਾ ਬੈਂਕ-ਖਾਤਾ ਰੱਖਣਾ ਪਵੇਗਾ।

10) ਸਕੂਲ ਕੋਈ ਕੈਪੀਟੇਸ਼ਨ ਫੀਸ ਨਹੀਂ ਲਵੇਗਾ ਅਤੇ ਬੱਚੇ ਜਾਂ ਉਸਦੇ ਮਾਤਾ-ਪਿਤਾ ਜਾਂ ਉਸੇ ਦੇ ਸਰਪ੍ਰਸਤਾਂ ਨੂੰ ਕਿਸੇ ਛਾਂਟੀ-ਪ੍ਰਕਿਰਿਆ ਵਿੱਚ ਨਹੀਂ ਪਾਏਗਾ।

11) ਸਕੂਲ ਕਿਸੇ ਬੱਚੇ ਨੂੰ ਹੇਠ ਲਿਖੇ ਕਾਰਨਾਂ ਕਰਕੇ ਦਾਖਲਾ ਦੇਣ ਤੋਂ ਇਨਕਾਰ ਨਹੀਂ ਕਰੇਗਾ:-

ੳ) ਕਿਸੇ ਬੱਚੇ ਦਾ ਉਮਰ ਦਾ ਸਬੂਤ ਨਾ ਹੋਣਾ;

ਅ) ਕਿਸੇ ਵੀ ਬੱਚੇ ਦੁਆਰਾ ਵਧਾਏ ਗਏ ਸਮੇਂ ਵਿੱਚ ਜਾਂ ਵਧਾਏ ਗਏ ਸਮੇਂ ਤੋਂ ਬਾਅਦ ਦਾਖਲਾ ਮੰਗਣਾ; ਜਾਂ

ੲ) ਧਰਮ, ਜਾਤ, ਨਸਲ ਜਾਂ ਜਨਮ-ਸਥਾਨ ਜਾਂ ਇਹਨਾਂ ਵਿਚੋਂ ਕਿਸੇ ਵੀ ਕਾਰਨ।

12) ਸਕੂਲ ਇਹ ਯਕੀਨੀ ਬਣਾਏਗਾ ਕਿ:-

ੳ) ਦਾਖਲ ਕੀਤੇ ਕਿਸੇ ਵੀ ਬੱਚੇ ਨੂੰ ਜਮਾਤ ਵਿੱਚ ਵਾਪਸ ਨਹੀਂ ਰੱਖਿਆ ਜਾਵੇਗਾ ਜਾਂ ਸਕੂਲ ਵਿੱਚ ਮੁੱਢਲੀ ਸਿੱਖਿਆ ਪੂਰੀ ਹੋਣ ਤੋਂ ਪਹਿਲਾਂ ਸਕੂਲੋਂ ਕੱਢਿਆ ਨਹੀਂ ਜਾਵੇਗਾ।

ਅ) ਕਿਸੇ ਵੀ ਬੱਚੇ ਨੂੰ ਸਰੀਰਕ-ਦੰਡ ਜਾਂ ਮਾਨਸਿਕ-ਪ੍ਰੇਸ਼ਾਨੀ ਦਾ ਭਾਗੀ ਨਹੀਂ ਬਣਾਇਆ ਜਾਵੇਗਾ।

Manager

Akal Academy Manoli Surat

SAS Nagar Mohali (PB)

Headmistress  
AKAL ACADEMY

Mano

(Mohali)

# AKAL ACADEMY

English Medium, Day Boarding,  
Co-Educational Public School

349  
94646-69025/98759-87296

e-mail : [aamanolisurat@akalacademy.ac.in](mailto:aamanolisurat@akalacademy.ac.in)

Manoli Surat, Village Manoli Surat,  
PO Naggal Charbar, Tehsil Dera Bassi,  
Distt. S.A.S. Nagar Mohali (Punjab) – 140 601  
Managed by: The Kalgidhar Society, Baru Sahib (H)


ਵਿਸ਼ਾ: ਬੱਚਿਆਂ ਦੇ ਲਾਜ਼ਮੀ ਅਤੇ ਮੁਫਤ ਵਿੱਦਿਆ ਅਧਿਕਾਰ ਸੰਬੰਧੀ।

ਉਪਰੋਕਤ ਵਿਸ਼ੇ ਸੰਬੰਧੀ ਅਕਾਲ ਅਕੈਡਮੀ, ਮਨੋਲੀ ਸੂਰਤ (ਐਸ. ਏ. ਐਸ. ਨਗਰ ਮੋਹਾਲੀ) ਨੂੰ ਬੱਚਿਆਂ ਦੇ ਲਾਜ਼ਮੀ ਅਤੇ ਮੁਫਤ ਵਿੱਦਿਆ ਅਧਿਕਾਰ, ਕਾਨੂੰਨ 2009 ਦੇ ਨਿਯਮ 11 ਉਪ ਨਿਯਮ (4) ਤਹਿਤ, ਬੱਚਿਆਂ ਦੇ ਲਾਜ਼ਮੀ ਅਤੇ ਮੁਫਤ ਵਿੱਦਿਆ ਅਧਿਕਾਰ, ਕਾਨੂੰਨ 2009 ਦੇ ਉਦੇਸ਼ ਸੈਕਸ਼ਨ (18), ਸਕੂਲ ਲਈ ਮਾਨਤਾ ਸਰਟੀਫਿਕੇਟ ਆਰ. ਟੀ. ਈ /ਮਾਨਤਾ/2016/068/297 ਮਿਤੀ 24/10/2016 ਰਹਿਣ ਮਾਨਤਾ ਪ੍ਰਾਪਤ ਹੈ।  
ਤਸਦੀਕ ਹੈ ਕਿ ਸਕੂਲ ਵੱਲੋਂ Right of Children to Free and Compulsory Education Act ਦੀ ਇੰਨ ਬਿੰਨ ਪਾਲਣਾ ਕੀਤੀ ਜਾ ਰਹੀ ਹੈ।

ਸਰਟੀਫਿਕੇਟ ਦੀ ਕਾਪੀ ਨੱਥੀ ਹੈ।

Manager

M.  
A.  
SAS Nagar Mohali (PB)

  
Headmistress  
Headmistress  
AKAL ACADEMY  
Manoli Surat (Mohali)